

ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥

You have riches and miraculous spiritual powers; so what business do you have with anyone else?

ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥

What should I say about the reality of your talk? I am embarrassed even to speak to you. ||1||

ਰਾਮੁ ਜਿਹ ਪਾਇਆ ਰਾਮ ॥

One who has found the Lord,

ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥

does not wander from door to door. ||1||Pause||

ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥

The false world wanders all around, in hopes of finding wealth to use for a few days.

ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥

That humble being, who drinks in the Lord's water, never becomes thirsty again. ||2||

ਗੁਰ ਪ੍ਰਸਾਦਿ ਜਿਹ ਬੁਝਿਆ ਆਸਾ ਤੇ ਭਇਆ ਨਿਰਾਸੁ ॥

Whoever understands, by Guru's Grace, becomes free of hope in the midst of hope.

ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥

One comes to see the Lord everywhere, when the soul becomes detached. ||3||

ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥

I have tasted the sublime essence of the Lord's Name; the Lord's Name carries everyone across.

ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥

Says Kabeer, I have become like gold; doubt is dispelled, and I have crossed over the world-ocean. ||4||3||